

ਸਲੋਕੁ ਮ□ ੧ ॥

Shalok, First Mehl:

ਸਰਵਰ ਹੰਸ ਧੁਰੇ ਹੀ ਮੇਲਾ ਖਸਮੈ ਏਵੈ ਭਾਣਾ ॥

The union between the lake of the True Guru, and the swan of the soul, was pre-ordained from the very beginning, by the Pleasure of the Lord's Will.

ਸਰਵਰ ਅੰਦਰਿ ਹੀਰਾ ਮੋਤੀ ਸੇ ਹੰਸਾ ਕਾ ਖਾਣਾ ॥

The diamonds are in this lake; they are the food of the swans.

ਬਗੁਲਾ ਕਾਗੁ ਨ ਰਹਈ ਸਰਵਰਿ ਜੇ ਹੋਵੈ ਅਤਿ ਸਿਆਣਾ ॥

The cranes and the ravens may be very wise, but they do not remain in this lake.

ਓਨਾ ਰਿਜਕੁ ਨ ਪਇਓ ਓਥੈ ਓਨ੍ਹਾ ਹੋਰੇ ਖਾਣਾ ॥

They do not find their food there; their food is different.

ਸਚਿ ਕਮਾਣੈ ਸਚੇ ਪਾਈਐ ਕੂੜੈ ਕੂੜਾ ਮਾਣਾ ॥

Practicing Truth, the True Lord is found. False is the pride of the false.

ਨਾਨਕ ਤਿਨ ਕੌ ਸਤਿਗੁਰੁ ਮਿਲਿਆ ਜਿਨਾ ਧੁਰੇ ਪੈਯਾ ਪਰਵਾਣਾ ॥੧॥

O Nanak, they alone meet the True Guru, who are so pre-destined by the Lord's Command. ||1||